

I/29140/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ  
ਪ੍ਰੈਸ ਨੋਟ

ਸਿਹਤ ਵਿਭਾਗ ਵੱਲੋਂ ਲਏ ਗਏ 2963 ਸੈਪਲਾਂ ਵਿੱਚੋਂ 2584 ਸੈਪਲਾਂ ਦੀ ਰਿਪੋਰਟ ਆਈ ਨੈਗੇਟਿਵ, 43 ਪਾਜ਼ਿਟਿਵ ਮਰੀਜ਼ ਠੀਕ ਹੋ ਕੇ ਘਰ ਪਰਤੇ-ਡਿਪਟੀ ਕਮਿਸ਼ਨਰ  
ਕਿਹਾ, ਲੋਕ ਸੇਸ਼ਲ ਡਿਸਟੈਂਸਿੰਗ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ

ਫਿਰੋਜ਼ਪੁਰ 30 ਮਈ 2020 ( )

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਹੁਣ ਤਕ ਕੁਲ 2963 ਸੈਪਲ ਲਏ ਗਏ ਸਨ, ਜਿਸ ਵਿੱਚੋਂ 2584 ਸੈਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂ ਕਿ 245 ਸੈਪਲਾਂ ਦੀ ਰਿਪੋਰਟ ਲੈਬੋਰੇਟਰੀ ਵਿੱਚ ਪੈਂਡਿੰਗ ਹੈ ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਪਲ ਟੈਸਟਿੰਗ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਕੁਲ 2963 ਸੈਪਲ ਇਕੱਠੇ ਕੀਤੇ ਗਏ ਸਨ । ਹਾਸਿਲ ਹੋਏ ਨਤੀਜਿਆਂ ਦੇ ਮੁਤਾਬਿਕ 2584 ਸੈਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ । ਜਦੋਂ ਕਿ ਹੁਣੇ ਤੱਕ ਜ਼ਿਲ੍ਹੇ ਵਿੱਚ ਕੁਲ 43 ਪਾਜ਼ਿਟਿਵ ਮਰੀਜ਼ ਰਿਪੋਰਟ ਹੋ ਚੁੱਕੇ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਤੋਂ ਬਾਅਤ ਤੰਦਰੁਸਤ ਹੋਣ ਤੇ ਛੁੱਟੀ ਦੇ ਦਿਤੀ ਗਈ ਹੈ। ਫਿਲਹਾਲ ਹਸਪਤਾਲ ਵਿੱਚ ਇਕ ਵੀ ਪਾਜ਼ੇਟਿਵ ਕੇਸ ਨਹੀਂ ਹੈ। ਕੁਝ ਸੈਪਲਾਂ ਨੂੰ ਦੋਬਾਰਾ ਭੇਜਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸੰਕਟ ਦੀ ਇਸ ਘੜੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਜੰਗ ਨੂੰ ਜਿੱਤਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਵਾਇਰਸ ਦੇ ਖਿਲਾਫ ਇਸ ਲੜਾਈ ਨੂੰ ਕੁਝ ਨਿਯਮ ਅਪਣਾ ਕੇ ਜਿੱਤ ਸਕਦੇ ਹੈ, ਜਿਸ ਵਿੱਚ ਸੋਸ਼ਲ ਡਿਸਟੈਂਸਿੰਗ, ਬਿਨਾਂ ਕੰਮ ਤੋਂ ਬਾਹਰ ਨਾ ਨਿਕਲਨਾ ਅਤੇ ਸਫ਼ਾਈ ਬਣਾਏ ਰੱਖਣਾ ਸ਼ਾਮਿਲ ਹੈ । ਇਸ ਲਈ ਲੋਕਸੇਸ਼ਲ ਡਿਸਟੈਂਸਿੰਗ ਅਤੇ ਹੋਰ ਜਰੂਰੀ ਨਿਯਮਾਂ ਦੀ ਪਾਲਣਾ ਕਰਨ।